

ਰਾਮਕਲੀ ਮਹਲਾ ੫ ॥  
Raamkalee, Fifth Mehl,

ਸਲੋਕੁ ॥  
Shalok:

ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕੁ ॥  
Study the Word of the Shabad, O beloveds. It is your anchoring support in life and in death.

ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕੁ ॥੧॥  
Your face shall be radiant, and you will be at peace forever, O Nanak, meditating in remembrance on the One Lord. ||1||

ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥  
My mind and body are imbued with my Beloved Lord; I have been blessed with loving devotion to the Lord, O Saints. ||1||

ਸਤਿਗੁਰਿ ਖੇਪ ਨਿਬਾਹੀ ਸੰਤਹੁ ॥  
The True Guru has approved my cargo, O Saints.

ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥  
He has blessed His slave with the profit of the Lord's Name; all my thirst is quenched, O Saints. ||1||Pause||

ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥  
Searching and searching, I have found the One Lord, the jewel; I cannot express His value, O Saints. ||2||

ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥੩॥  
I focus my meditation on His Lotus Feet; I am absorbed in the True Vision of His Darshan, O Saints. ||3||

ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥  
Singing, singing His Glorious Praises, I am enraptured; meditating in remembrance on the Lord, I am satisfied and fulfilled, O Saints. ||4||

ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥  
The Lord, the Supreme Soul, is permeating within all; what comes, and what goes, O Saints? ||5||

ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥੬॥

At the very beginning of time, and throughout the ages, He is, and He shall always be; He is the Giver of peace to all beings, O Saints. ||6||

ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭॥

He Himself is endless; His end cannot be found. He is totally pervading and permeating everywhere, O Saints. ||7||

ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨॥੭॥

Nanak: the Lord is my friend, companion, wealth, youth, son, father and mother, O Saints. ||8||2||7||